

ਸੂਹੀ ਲਲਿਤ ਕਬੀਰ ਜੀਉ ॥

Soohee, Lalit, Kabeer Jee:

ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥

In the one fortress of the body, there are five rulers, and all five demand payment of taxes.

ਜਿਮੀ ਨਾਹੀ ਮੈ ਕਿਸੀ ਕੀ ਬੇਈ ਐਸਾ ਦੇਨੁ ਦੁਖਾਲਾ ॥੧॥

I have not farmed anyone's land, so such payment is difficult for me to pay.
||1||

ਹਰਿ ਕੇ ਲੇਗਾ ਮੇ ਕਉ ਨੀਤਿ ਡਸੈ ਪਟਵਾਰੀ ॥

O people of the Lord, the tax-collector is constantly torturing me!

ਉਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥

Raising my arms up, I complained to my Guru, and He has saved me.
||1||Pause||

ਨਉ ਡਾਡੀ ਦਸ ਮੁੰਸਫ ਯਾਵਹਿ ਰਈਅਤਿ ਬਸਨ ਨ ਦੇਹੀ ॥

The nine tax-assessors and the ten magistrates go out; they do not allow their subjects to live in peace.

ਡੇਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥

They do not measure with a full tape, and they take huge amounts in bribes.
||2||

ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥

The One Lord is contained in the seventy-two chambers of the body, and He has written off my account.

ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥

The records of the Righteous Judge of Dharma have been searched, and I owe absolutely nothing. ||3||

ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕੇ ॥

Let no one slander the Saints, because the Saints and the Lord are as one.

ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੇ ॥੪॥੫॥

Says Kabeer, I have found that Guru, whose Name is Clear Understanding.
||4||5||